

ੴ ਸਤਿਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੯ ॥ ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ  
 ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ  
 ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥ ਸੁਆਨ ਪੂਛ  
 ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ  
 ॥੨॥੧॥ {ਪੰਨਾ 536}

ਪਦਅਰਥ:- ਯਹ ਮਨੁ—ਇਹ ਮਨ। ਨੈਕ—ਰਤਾ ਭਰ ਭੀ। ਕਹਿਓ—ਕਿਹਾ ਹੋਇਆ ਉਪਦੇਸ਼, ਦਿੱਤੀ ਹੋਈ  
 ਸਿੱਖਿਆ। ਸੀਖ—ਸਿੱਖਿਆ। ਰਹਿਓ—ਮੈਂ ਥੱਕ ਗਿਆ ਹਾਂ। ਅਪਨੀ ਸੀ—ਆਪਣੇ ਵਲੋਂ। ਤੇ—ਤੋਂ। ਟਰੈ—  
 ਟਲਦਾ, ਟਲੈ। 1। ਰਹਾਉ।

ਮਦਿ—ਨਸ਼ੇ ਵਿਚ। ਬਾਵਰੋ—ਝੱਲਾ। ਜਸੁ—ਸਿਫਤਿ-ਸਾਲਾਹ। ਉਚਰੈ—ਉਚਾਰਦਾ। ਪਰਪੰਚੁ—ਵਿਖਾਵਾ,  
 ਠੱਗੀ। ਕਉ—ਨੂੰ। ਡਹਕੈ—ਠੱਗਦਾ ਹੈ, ਛਲ ਰਿਹਾ ਹੈ। ਉਦਰੁ—ਪੇਟ। 1।

ਸੁਆਨ—ਕੁੱਤਾ। ਜਿਉ—ਵਾਂਗ। ਸੂਧੋ—ਸਿੱਧਾ, ਸੁੱਚੇ ਜੀਵਨ ਵਾਲਾ। ਨ ਕਾਨ ਧਰੈ—ਕੰਨਾਂ ਵਿਚ ਨਹੀਂ ਧਰਦਾ,  
 ਧਿਆਨ ਨਾਲ ਨਹੀਂ ਸੁਣਦਾ। ਭਜੁ—ਭਜਨ ਕਰ। ਜਾ ਤੇ—ਜਿਸ ਨਾਲ। ਕਾਜੁ—(ਮਨੁੱਖਾ ਜੀਵਨ ਦਾ ਜ਼ਰੂਰੀ)  
 ਕੰਮ। ਸਰੈ—ਸਿਰੇ ਚੜ੍ਹ ਜਾਏ। 2।

ਅਰਥ:- ਹੇ ਭਾਈ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ। ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ  
 ਥੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ। 1। ਰਹਾਉ।

ਹੇ ਭਾਈ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫਤਿ-ਸਾਲਾਹ  
 ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ  
 ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ। 1।

ਹੇ ਭਾਈ! ਕੁੱਤੇ ਦੀ ਪੂਛਲ ਵਾਂਗ ਇਹ ਮਨ ਕਦੇ ਭੀ ਸਿੱਧਾ ਨਹੀਂ ਹੁੰਦਾ, (ਕਿਸੇ ਦੀ ਭੀ) ਦਿੱਤੀ ਹੋਈ ਸਿੱਖਿਆ ਨੂੰ  
 ਧਿਆਨ ਨਾਲ ਨਹੀਂ ਸੁਣਦਾ। ਹੇ ਨਾਨਕ! (ਮੁੜ ਇਸ ਨੂੰ) ਆਖ—(ਹੇ ਮਨ!) ਪਰਮਾਤਮਾ ਦੇ ਨਾਮ ਦਾ ਭਜਨ  
 ਕਰਿਆ ਕਰ ਜਿਸ ਦੀ ਬਰਕਤਿ ਨਾਲ ਤੇਰਾ ਜਨਮ-ਮਨੋਰਥ ਹੱਲ ਹੋ ਜਾਏ। 2। 1।